

ਬਿਲਾਵਲੁ ॥

Bilaaval:

ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ ॥

Abandoning his household, he may go to the forest, and live by eating roots;

ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥੧॥

but even so, his sinful, evil mind does not renounce corruption. ||1||

ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥

How can anyone be saved? How can anyone cross over the terrifying world-ocean?

ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮਾਰੀ ॥੧॥ ਰਹਾਉ ॥

Save me, save me, O my Lord! Your humble servant seeks Your Sanctuary.
||1||Pause||

ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥

I cannot escape my desire for sin and corruption.

ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥

I make all sorts of efforts to hold back from this desire, but it clings to me, again and again. ||2||

ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥

Youth and old age - my entire life has passed, but I haven't done any good.

ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥

This priceless soul has been treated as if it were worth no more than a shell.
||3||

ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥

Says Kabeer, O my Lord, You are contained in all.

ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥

There is none as merciful as You are, and none as sinful as I am. ||4||3||